



1 ਮਾਰਚ, 2021 ਤੋਂ ਬ੍ਰੈਮਪਟਨ ਟ੍ਰਾਂਜ਼ਿਟ ਸੇਵਾ ਵਿੱਚ ਤਬਦੀਲੀਆਂ

ਬ੍ਰੈਮਪਟਨ, ਓਨਟੈਰੀਓ (18 ਫਰਵਰੀ, 2021) – ਇਹ ਯਕੀਨੀ ਬਣਾਉਣ ਲਈ ਕਿ ਸਾਡਾ ਟ੍ਰਾਂਜ਼ਿਟ ਸਿਸਟਮ, ਲੋਕਾਂ ਨੂੰ ਸਿਟੀ ਵਿੱਚ ਚੰਗੀ ਤਰ੍ਹਾਂ ਗਤੀਸ਼ੀਲ ਰੱਖ ਸਕਦਾ ਹੈ, ਸੇਵਾ ਵਿੱਚ ਸੁਧਾਰ ਕਰਨ ਲਈ, 1 ਮਾਰਚ, 2021 ਤੋਂ ਸ਼ੁਰੂ ਕਰਦੇ ਹੋਏ, ਅਗਲੇ ਨੇਟਿਸ ਤੱਕ ਬ੍ਰੈਮਪਟਨ ਟ੍ਰਾਂਜ਼ਿਟ (Brampton Transit) ਦੇ ਰੋਟਾਂ ਦਿੱਤੇ ਰੂਟ ਸੈਡਿਊਲਾਂ ਵਿੱਚ ਤਬਦੀਲੀ ਕੀਤੀ ਜਾਵੇਗੀ:

- **2 ਮੇਨ (2 Main)** – ਕਾਰਜਦਿਨ, ਸ਼ਨੀਵਾਰ ਅਤੇ ਐਤਵਾਰ ਵਾਲੇ ਸੈਡਿਊਲ
- **6 ਜੇਮਸ ਪੋਟਰ (6 James Potter)** – ਕਾਰਜਦਿਨ ਅਤੇ ਸ਼ਨੀਵਾਰ ਵਾਲੇ ਸੈਡਿਊਲ
- **11 ਸਟੀਲਸ (11 Steeles)** – ਕਾਰਜਦਿਨ ਵਾਲੇ ਸੈਡਿਊਲ
- **12 ਗ੍ਰੇਨੋਬਲ (12 Grenoble)** – ਕਾਰਜਦਿਨ ਵਾਲੇ ਸੈਡਿਊਲ
- **15/15A ਬ੍ਰੈਮਲੀ (15/15A Bramalea)** – ਕਾਰਜਦਿਨ ਵਾਲੇ ਸੈਡਿਊਲ
- **16 ਸਾਊਥਗੇਟ (16 Southgate)** – ਕਾਰਜਦਿਨ ਵਾਲੇ ਸੈਡਿਊਲ
- **24 ਵੈਨਕਿਰਕ (24 Vankirk)** – ਕਾਰਜਦਿਨ ਵਾਲੇ ਸੈਡਿਊਲ
- **25 ਏਡਨਬ੍ਰੂਕ (25 Edenbrook)** – ਕਾਰਜਦਿਨ ਵਾਲੇ ਸੈਡਿਊਲ
- **29/29A ਵਿਲੀਅਮਸ (29/29A Williams)** – ਕਾਰਜਦਿਨ, ਸ਼ਨੀਵਾਰ ਅਤੇ ਐਤਵਾਰ ਵਾਲੇ ਸੈਡਿਊਲ

ਕਿਰਪਾ ਕਰਕੇ ਟ੍ਰੈਵਲ ਕਰਨ ਤੋਂ ਪਹਿਲਾਂ ਰੂਟ ਸੈਡਿਊਲ ਦੇਖੋ। ਬ੍ਰੈਮਲੀ (Bramalea), ਬ੍ਰੈਮਪਟਨ ਗੇਟਵੇ (Brampton Gateway) ਅਤੇ ਡਾਊਨਟਾਊਨ (Downtown) ਟਰਮੀਨਲਾਂ ਵਿਖੇ ਟਰਮੀਨਲ ਦੀ ਬਿਲਡਿੰਗ ਦਾ ਸਮਾਂ ਸਵੇਰੇ 6 ਵਜੇ ਤੋਂ ਰਾਤ 9 ਵਜੇ ਤੱਕ ਹੈ। ਟ੍ਰਿਨਿਟੀ ਕੌਮਨ (Trinity Common) ਟਰਮੀਨਲ ਬੰਦ ਰਹੇਗਾ। ਟਰਮੀਨਲਾਂ ਵਿਖੇ ਗਾਹਕ ਸੇਵਾ (Customer Service) ਘੰਟਿਆਂ ਬਾਰੇ ਜਾਣਨ ਲਈ, www.bramptontransit.com ਤੇ ਜਾਓ। ਸਾਡੇ ਭਾਈਚਾਰੇ ਨੂੰ ਸੁਰੱਖਿਅਤ ਰੱਖਣ ਲਈ ਸਾਡੇ ਸਾਰਿਆਂ ਲਈ ਭੂਮਿਕਾ ਨਿਭਾਉਣਾ ਜ਼ਰੂਰੀ ਹੈ। ਕਿਰਪਾ ਕਰਕੇ ਯਾਦ ਰੱਖੋ:

- ਟਰਮੀਨਲਾਂ ਤੇ ਅਤੇ ਬੱਸਾਂ ਵਿੱਚ ਹੋਣ ਵੇਲੇ ਚਿਹਰੇ ਨੂੰ ਢਕਣਾ ਜਾਂ ਗੈਰ-ਮੈਡੀਕਲ ਮਾਸਕ (ਕੱਪੜੇ ਦੇ ਬਣੇ ਸਧਾਰਨ ਮਾਸਕ) ਪਹਿਨਣਾ ਲਾਜ਼ਮੀ ਹੈ – ਮੈਡੀਕਲ ਸਥਿਤੀਆਂ ਸਬੰਧੀ ਛੋਟਾਂ ਲਾਗੂ ਹੁੰਦੀਆਂ ਹਨ। ਚਿਹਰੇ ਨੂੰ ਢਕਣ ਦਾ ਮਤਲਬ ਹੈ ਕਿ ਤੁਹਾਡਾ ਨੱਕ, ਮੂੰਹ ਅਤੇ ਠੋਡੀ ਹਰ ਵੇਲੇ ਢਕੀ ਹੋਈ ਹੋਵੇ।
- ਟਰਮੀਨਲਾਂ ਅਤੇ ਬਸ ਸਟੋਪਸ ਤੋਂ, ਮਾਸਕ ਪਹਿਨ ਕੇ ਵੀ, ਸਰੀਰਕ ਦੂਰੀ ਕਾਇਮ ਰੱਖੋ।
- ਸਫ਼ਰ ਕਰਦੇ ਸਮੇਂ, ਹੈਂਡ ਸੈਨੀਟਾਈਜ਼ਰ ਜਾਂ ਵਾਈਪਸ ਜਿਹੇ, ਖੁਦ ਦੇ ਰੋਗਾਣੂ-ਨਾਸ਼ਕ ਪਦਾਰਥ ਆਪਣੇ ਨਾਲ ਰੱਖੋ ਅਤੇ ਵਾਰ-ਵਾਰ ਆਪਣੇ ਹੱਥ ਧੋਵੋ।
- ਜੇਕਰ ਤੁਸੀਂ ਬੀਮਾਰ ਹੋ, ਤਾਂ ਕਿਰਪਾ ਕਰਕੇ ਟ੍ਰਾਂਜ਼ਿਟ ਤੇ ਸਫ਼ਰ ਕਰਨ ਤੋਂ ਪਰਹੇਜ਼ ਕਰੋ। ਨੇੜਲੀ ਕੋਵਿਡ-19 (COVID-19) ਅਸੈਸਮੈਂਟ ਸਾਈਟ ਵਿਖੇ ਟੈਸਟ ਕਰਵਾਓ ਅਤੇ ਪਬਲਿਕ ਹੈਲਥ ਦੇ ਨਿਰਦੇਸ਼ਾਂ ਦੀ ਪਾਲਣਾ ਕਰੋ।

ਕੋਵਿਡ-19 ਤੋਂ ਸੁਰੱਖਿਆ ਸਬੰਧੀ ਉਪਾਅ

ਵੱਧ ਵਾਰ ਸਫਾਈ ਅਤੇ ਸੈਨੀਟਾਈਜ਼ ਕਰਨ ਦਾ ਸੈਡਿਊਲ ਪਹਿਲਾਂ ਵਾਂਗ ਹੀ ਪ੍ਰਭਾਵੀ ਰਹੇਗਾ। ਹਰ 48 ਘੰਟਿਆਂ ਵਿੱਚ ਸਾਰੀਆਂ ਠੋਸ ਸਤ੍ਹਾਵਾਂ, ਉਪਰੇਟਰ ਕੰਪਾਰਟਮੈਂਟਸ ਅਤੇ ਸੀਟਾਂ ਨੂੰ ਰੋਗਾਣੂ ਮੁਕਤ ਕਰਨਾ, ਬ੍ਰੈਮਪਟਨ ਟ੍ਰਾਂਜ਼ਿਟ ਦਾ ਟੀਚਾ ਹੈ। ਇਸ ਵੇਲੇ ਜ਼ਿਆਦਾਤਰ ਬੱਸਾਂ ਨੂੰ ਹਰੇਕ 24 ਘੰਟਿਆਂ ਵਿੱਚ ਸੈਨੀਟਾਈਜ਼ ਕੀਤਾ ਜਾ ਰਿਹਾ ਹੈ। ਜਿਹਨਾਂ ਫੈਸਿਲਿਟੀਜ਼ ਅਤੇ ਟਰਮੀਨਲਾਂ ਦੀਆਂ ਠੋਸ ਸਤ੍ਹਾਵਾਂ ਹਨ, ਉਹਨਾਂ ਨੂੰ ਰੋਜ਼ਾਨਾ ਪੂੰਝਿਆ ਜਾ ਰਿਹਾ ਹੈ ਅਤੇ ਸੈਨੀਟਾਈਜ਼ ਕੀਤਾ ਜਾ ਰਿਹਾ ਹੈ।



ਪੀਲ ਪਬਲਿਕ ਹੈਲਥ (Peel Public Health) ਦੀ ਸਲਾਹ ਨਾਲ, ਸਵਾਰੀਆਂ ਨੂੰ ਯਾਦ ਕਰਾਇਆ ਜਾਂਦਾ ਹੈ ਕਿ ਬੱਸਾਂ ਤੇ ਅਤੇ ਟਰਮੀਨਲਾਂ ਵਿਖੇ, ਤੁਹਾਡੇ ਨੱਕ, ਮੂੰਹ ਅਤੇ ਠੋਡੀ ਨੂੰ ਢਕਣ ਵਾਲੇ ਗੈਰ-ਮੈਡੀਕਲ ਮਾਸਕ (ਕੱਪੜੇ ਦੇ ਬਣੇ ਸਧਾਰਨ ਮਾਸਕ) ਲਾਜ਼ਮੀ ਹਨ। ਸਿਟੀ ਆਫ ਬ੍ਰੈਂਪਟਨ, ਜੋਖਮਾਂ ਦਾ ਲਗਾਤਾਰ ਨਿਰੀਖਣ ਕਰਨ ਲਈ ਪੀਲ ਪਬਲਿਕ ਹੈਲਥ ਅਤੇ ਬ੍ਰੈਂਪਟਨ ਐਮਰਜੈਂਸੀ ਮੈਨੇਜਮੈਂਟ ਆਫਿਸ (Brampton Emergency Management Office) ਵਿਖੇ ਆਪਣੇ ਭਾਈਵਾਲਾਂ ਦੇ ਨਾਲ ਮਿਲ ਕੇ ਕੰਮ ਕਰ ਰਹੀ ਹੈ।

ਨਿਯਮਿਤ ਅੱਪਡੇਟਾਂ ਲਈ www.brampton.ca/covid19 ਤੇ ਜਾਓ ਅਤੇ ਸੇਵਾ ਅੱਪਡੇਟਾਂ ਲਈ bramptontransit.com ਤੇ ਜਾਓ ਜਾਂ Twitter ਤੇ [@bramptontransit](https://twitter.com/bramptontransit) ਨੂੰ ਫਾਲੋ ਕਰੋ। ਸਵਾਲ ਸਿੱਧੇ ਬ੍ਰੈਂਪਟਨ ਟ੍ਰਾਂਜ਼ਿਟ ਦੇ ਸੰਪਰਕ ਕੇਂਦਰ ਵਿਖੇ 905.874.2999 ਤੇ ਪੁੱਛੇ ਜਾ ਸਕਦੇ ਹਨ।

-30-

ਮੀਡੀਆ ਸੰਪਰਕ

ਮੋਨਿਕਾ ਦੁੱਗਲ (Monika Duggal)

ਕੋਆਰਡੀਨੇਟਰ, ਮੀਡੀਆ ਐਂਡ ਕਮਿਊਨਿਟੀ ਐਂਗੇਜਮੈਂਟ

ਸਟ੍ਰੈਟੀਜਿਕ ਕਮਿਊਨਿਕੇਸ਼ਨ

ਸਿਟੀ ਆਫ ਬ੍ਰੈਂਪਟਨ

905-874-3426 | Monika.Duggal@brampton.ca